

ਗੂਜਰੀ ਮਹਲਾ ੫ ਪੰਚਪਦਾ ਘਰੁ ੨

Goojaree, Fifth Mehl, Panch-Pada, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਪ੍ਰਥਮੇ ਗਰਭ ਮਾਤਾ ਕੈ ਵਾਸਾ ਉਹਾ ਛੋਡਿ ਧਰਨਿ ਮਹਿ ਆਇਆ ॥

First, he came to dwell in his mother's womb; leaving it, he came into the world.

ਚਿਤ੍ਰੁ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੁ ਜਾਇਆ ॥੧॥

Splendid mansions, beautiful gardens and palaces - none of these shall go with him. ||1||

ਅਵਰ ਸਭ ਮਿਥਿਆ ਲੋਭ ਲਬੀ ॥

All other greeds of the greedy are false.

ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥

The Perfect Guru has given me the Name of the Lord, which my soul has come to treasure. ||1||Pause||

ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥

Surrounded by dear friends, relatives, children, siblings and spouse, he laughs playfully.

ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨ੍ ਪੇਖਤ ਹੀ ਕਾਲਿ ਗੂਸਿਆ ॥੨॥

But when the very last moment arrives, Death seizes him, while they merely look on. ||2||

ਕਰਿ ਕਰਿ ਅਨਰਥ ਬਿਹਾੜੀ ਸੰਪੈ ਸੁਇਨਾ ਰੂਪਾ ਦਾਮਾ ॥

By continual oppression and exploitation, he accumulates wealth, gold, silver and money,

ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥

but the load-bearer gets only paltry wages, while the rest of the money passes on to others. ||3||

ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥

He grabs and collects horses, elephants and chariots, and claims them as his own.

ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥

But when he sets out on the long journey, they will not go even one step with him. ||4||

ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥

The Naam, the Name of the Lord, is my wealth; the Naam is my princely pleasure; the Naam is my family and helper.

ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥

The Guru has given Nanak the wealth of the Naam; it neither perishes, nor comes or goes. ||5||1||8||